

ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥ ਰੇ ਜਨ
ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥ ੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ
ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥ ੨॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥
ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥ ੩॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੁਝਹੁ
ਭਰਮਿ ਨ ਭੂਲਹੁ ਕੋਇ ॥੪॥੩॥ {ਪੰਨਾ 1128}

ਪਦਅਰਥ:- ਜਾ ਕਉ—ਜਿਸ (ਮਨੁੱਖ) ਨੂੰ ਸਾਚੇ—ਸਾਚਿ ਹੀ, ਸਦਾ-ਬਿਰ ਹਰਿ-ਨਾਮ ਵਿਚ। ਸਾਚਾ ਫਲੁ—ਸਦਾ
ਕਾਇਮ ਰਹਿਣ ਵਾਲਾ ਹਰਿ-ਨਾਮ ਫਲ। ਪਾਈ—ਹਾਸਲ ਕਰਦਾ ਹੈ।1।

ਰੇ ਜਨ—ਹੇ ਭਾਈ! ਕੈ ਸਿਉ—(ਪਰਮਾਤਮਾ ਨੂੰ ਛੱਡ ਕੇ ਹੋਰ) ਕਿਸ ਅੱਗੇ? ਕਰਹੁ—ਤੁਸੀਂ ਕਰਦੇ ਹੋ। ਹੁਕਮੇ—
ਹੁਕਮ ਵਿਚ ਹੀ। ਹੋਆ—(ਜਗਤ) ਬਣਿਆ। ਵਰਤਾਰਾ—ਹਰੇਕ ਕਾਰ-ਵਿਹਾਰ।1। ਰਹਾਉ।

ਆਕਾਰੁ—ਜਗਤ। ਧਾਰਾ—ਟਿਕਾਇਆ ਹੋਇਆ। ਬਿਨਸੈ—ਨਾਸ ਹੋ ਜਾਂਦਾ ਹੈ। ਕਰਤ—ਪੈਦਾ ਕਰਦਿਆਂ।
ਬਾਰਾ—ਬਾਰ, ਦੇਰ, ਚਿਰ।2।

ਕਰਿ—ਕਰ ਕੇ। ਪ੍ਰਸਾਦੁ—ਕਿਰਪਾ। ਤੇ—ਤੋਂ, ਦੀ ਰਾਹੀਂ। ਪਰਮ ਪਦੁ—ਸਭ ਤੋਂ ਉੱਚਾ ਆਤਮਕ ਦਰਜਾ।3।

ਮਾਰਿ ਜੀਵਾਲੇ—ਮਾਰੇ ਜੀਵਾਲੇ, ਮਾਰਦਾ ਹੈ ਜਿਵਾਲਦਾ ਹੈ। ਸੋਇ—ਉਹ (ਆਪ) ਹੀ। ਭਰਮਿ—ਭਟਕਣਾ ਵਿਚ
(ਪੈ ਕੇ)। ਨ ਭੂਲਹੁ—ਕੁਰਾਹੇ ਨਾਹ ਪਵੇ।4।

ਅਰਥ:- ਹੇ ਭਾਈ! (ਕੋਈ ਅੱਕੜ ਆਉਣ ਤੇ ਤੁਸੀਂ ਪਰਮਾਤਮਾ ਨੂੰ ਛੱਡ ਕੇ) ਕਿਸੇ ਹੋਰ ਅੱਗੇ ਤਰਲੇ ਨਾਹ ਕਰਦੇ
ਫਿਰੋ। ਪਰਮਾਤਮਾ ਦੇ ਹੁਕਮ ਵਿਚ ਹੀ ਇਹ ਜਗਤ ਬਣਿਆ ਹੈ, ਉਸ ਦੇ ਹੁਕਮ ਵਿਚ ਹੀ ਹਰੇਕ ਘਟਨਾ ਵਾਪਰ
ਰਹੀ ਹੈ।1। ਰਹਾਉ।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ, ਉਹ ਮਨੁੱਖ ਸਦਾ-ਬਿਰ ਹਰਿ-ਨਾਮ
ਵਿਚ ਜੁੜਿਆ ਰਹਿੰਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਹਾਸਲ ਕਰਦਾ ਹੈ।1।

ਹੇ ਪ੍ਰਭੂ! ਇਹ ਸਾਰਾ ਜਗਤ ਤੇਰੇ ਹੀ ਆਸਰੇ ਹੈ। (ਜਦੋਂ ਤੂੰ ਚਾਹੋ) ਇਹ ਇਕ ਛਿਨ ਵਿਚ ਨਾਸ ਹੋ ਜਾਂਦਾ ਹੈ, ਇਸ ਨੂੰ
ਪੈਦਾ ਕਰਦਿਆਂ ਭੀ (ਤੈਨੂੰ) ਚਿਰ ਨਹੀਂ ਲੱਗਦਾ।2।

ਹੇ ਭਾਈ! (ਪਰਮਾਤਮਾ ਨੇ) ਮਿਹਰ ਕਰ ਕੇ (ਜਿਸ ਮਨੁੱਖ ਨੂੰ ਇਹ ਸੰਸਾਰ) ਇਕ ਤਮਾਸ਼ਾ ਜਿਹਾ ਹੀ ਵਿਖਾਲ ਦਿੱਤਾ
ਹੈ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।3।

ਨਾਨਕ ਆਖਦਾ ਹੈ—(ਹੇ ਭਾਈ!) ਉਹ (ਪਰਮਾਤਮਾ) ਹੀ (ਜੀਵਾਂ ਨੂੰ) ਮਾਰਦਾ ਹੈ ਤੇ ਜਿਵਾਲਦਾ ਹੈ। ਇਸ ਤਰ੍ਹਾਂ
(ਅਸਲੀਅਤ ਨੂੰ) ਸਮਝੋ, ਤੇ, ਕੋਈ ਧਿਰ ਭਟਕਣਾ ਵਿਚ ਪੈ ਕੇ ਕੁਰਾਹੇ ਨਾਹ ਪਵੇ।4।3।